



# Anand Sahib

voyage vers la spiritualité  
traduction française

# Gutka- Anand Sahib

Anand Sahib.....	1
Prère(Ardas).....	23
Philosophie du voyage.....	29
L'Importance De Un Turban Sikh.....	31
Rôle des femmes.....	33
L'humilité est l'essence même de votre parcours.....	36

This Sewa has been done by Sewadars & SikhBookClub.

This text is only a translation and only gives the essence of the Guru's Divine word. For a more complete understanding, please read the Gurumukhi Sri Guru Granth Sahib Ji. If any errors are noticed, please notify us immediately via email at [walnut@gmail.com](mailto:walnut@gmail.com).

Publisher: [SikhBookClub.com](http://SikhBookClub.com)

# Anand Sahib

## ਰਾਮਕਲੀ ਮਹਲਾ ੩ ਅਨੰਦੁ

Raag Raamkalee, Troisième Guru, Anand ~ La Chanson Du Bonheur:

### ੴ ਸਤਿਗੁਰ ਪ੍ਰਸਾਦਿ ॥

Un seul Dieu éternel, réalisé par la grâce de Vrai Guru:

### ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥

O ma mère, un état de béatitude a jailli en moi parce que j'ai rencontré Vrai Guru.

### ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

Lors de la réunion de Véritable Guru, je suis dans un état de paix intuitif et d'équilibre, comme si une joyeuse mélodie est vibrante dans mon esprit.

### ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

Il semble que les mesures musicales semblables à des bijoux, accompagnées de leurs consorts féeriques, soient venues chanter les louanges de Go

### ਸਬਦੇ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

Laissez-nous Chanter les louanges de Dieu avec ceux qui ont consacré à Dieu dans leur esprit et sont pleinement heureux.

### ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

Nanak dit, je suis heureuse, parce que j'ai rencontré Vrai Guru. ||1||

### ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

O mon esprit, toujours reste à l'écoute de Dieu.

### ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

O mon esprit, restez concentré sur Dieu; Il doit éliminer tous les chagrins.

### ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

Il pourra toujours vous aider et accomplir toutes vos tâches.

### ਸਭਨਾ ਗਲਾ ਸਮਰਥੁ ਸੁਆਮੀ ਸੇ ਕਿਉ ਮਨਹੁ ਵਿਸਾਰੇ ॥

Pourquoi abandonnez-vous ce Dieu-Maître de votre esprit qui est capable de tout faire ?

**ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥**

Nanak dit: O mon âme, restez toujours concentrée sur Dieu. ||2||

**ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥**

O Dieu éternel, qu'y a-t-il qui ne soit pas dans votre maison céleste ?

**ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥**

Tout est sous Votre contrôle, mais seulement cette personne reçoit qui Vous donnez de vous-même.

**ਸਦਾ ਸਿਫਤਿ ਸਲਾਹੁ ਤੇਰੀ ਨਾਮੁ ਮਨਿ ਵਸਾਵਏ ॥**

Puis, il a toujours chanté Vos louanges, et consacré Votre Nom dans l'esprit.

**ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥**

La mélodie divine du Shabad vibre dans l'esprit où habite Naam.

**ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥**

Nanak dit, O' Vrai Maître, qu'est-ce qu'il y a que vous n'avez pas ?||3||

**ਸਾਚਾ ਨਾਮੁ ਮੇਰਾ ਆਧਾਰੇ ॥**

Le Naam éternel est mon seul soutien.

**ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥**

Le Vrai Nom est mon seul soutien, ce qui a éliminé toute mes cupidité.

**ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥**

Apporter la paix et la tranquillité, Naam a manifesté éternellement dans mon cœur et il a répondu à toutes mes envies.

**ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥**

Je suis toujours dédiée à Guru, qui possède une telle gloire et grandeur.

**ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੇ ॥**

Nanak dit: Écoutez O' saints, enchâsser dans votre cœur l'amour pour la parole de Guru

**ਸਾਚਾ ਨਾਮੁ ਮੇਰਾ ਆਧਾਰੇ ॥੪॥**

Naam Éternel est le soutien de ma vie. ||4||

**ਵਾਜੇ ਪੰਚ ਸਬਦ ਤਿਤੁ ਘਰਿ ਸਭਾਰੀ ॥**

Que le cœur bienheureux se sent comme si les cinq primal sons vibraient là.

**ਘਰਿ ਸਭਾਰੀ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥**

O Dieu, le cœur bienheureux, dans lequel Vous avez insufflé Votre alimentation, ressent la musique divine qui est jouée en permanence.

**ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥**

Vous avez mis sous contrôle tous les cinq démons de cette personne ( la luxure, la colère, l'avidité, l'attachement, et l'ego), et avez enlevé sa peur de la mort.

**ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਰੇ ॥**

Seules les personnes axées sur le Nom de Dieu, dont le destin Vous avez mis les bénédictions de Naam dès le début.

**ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥**

Nanak dit que dans cet esprit, la paix règne comme si la mélodie de la musique divine continue d'être jouée. ||5||

**ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥**

Sans le vrai désir de Dieu, ce corps humain est complètement impuissant.

**ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥**

Sans le vrai désir de Dieu, que peut faire ce corps impuissant à faire?

**ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥**

O " Maître de l'univers, personne d'autre que vous est tout-puissant; veuillez accorder la miséricorde.

**ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥**

Sauf que vous, ce corps n'a pas d'autres mesures de soutien, il peut être embelli seulement en les modulant la Parole de Guru.

**ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥**

Nanak dit que, sans l'amour de Dieu, que peut ce corps impuissant faire? ||6||

**ਆਨੰਦੁ ਆਨੰਦੁ ਸਭੁ ਕੇ ਕਹੈ ਆਨੰਦੁ ਗੁਰੂ ਤੇ ਜਾਣਿਆ ॥**

Tout le monde parle de bonheur; mais le bonheur n'est connu que par Guru.

**ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥**

O mes chers amis, lorsque Guru montre sa grâce, on en vient à connaître la véritable félicité de Guru.

**ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥**

En accordant Sa Grâce, Guru détruit tous ses péchés et le bénit avec l'onguent de guérison de la sagesse spirituelle..

**ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥**

Ceux qui éradiquent l'attachement pour les choses mondaines de l'intérieur, leur vie est embellie par Dieu éternel.

**ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥**

Nanak dit, c'est le vrai bonheur et ce genre de bonheur ne peut être connu qu'à travers Guru. ||7||

**ਬਾਬਾ ਜਿਸੁ ਤੂ ਦੇਹਿ ਸੇਈ ਜਨੁ ਪਾਵੈ ॥**

O mon Dieu, seule la personne à qui Vous donnez, reçoit cette béatitude.

**ਪਾਵੈ ਤ ਸੇ ਜਨੁ ਦੇਹਿ ਜਿਸ ਨੇ ਹੋਰਿ ਕਿਆ ਕਰਹਿ ਵੇਚਾਰਿਆ ॥**

Oui, il est le seul qui reçoit ce don de la béatitude, à qui Vous donnez; autrement, ce que peuvent les créatures sans défense faire?

**ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥**

Il y en a qui, trompés par le doute, continuent à errer dans les dix directions, mais il y en a d'autres dont vous embellit la vie en les attachant au Naam.

**ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥**

Par la Grâce du Guru, le mental de ceux qui deviennent immaculés, à qui Votre Volonté est agréable, devient immaculé. .

**ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥**

Nanak dit: O Dieu, il est le seul qui reçoit ce don du bonheur sur lesquels Vous la donner.

**ਆਵਹੁ ਸੰਤ ਪਿਆਰਿਹੇ ਅਕਥ ਕੀ ਕਰਹ ਕਹਾਣੀ ॥**

Venez Ô chers saints, nous nous arrêtons sur les vertus de Dieu indescriptible.

**ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥**

Parlons de ce Dieu indescriptible, et réfléchissons à la manière dont il peut être réalisé.

**ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥**

On peut réaliser Dieu en abandonnant son corps, son esprit, ses richesses et tout à guru et obéissant à ses ordres.

**ਹੁਕਮੁ ਮੰਨਿਹੁ ਗੁਰੁ ਕੇਰਾ ਗਾਵਹੁ ਸਚੀ ਬਾਣੀ ॥**

Ô gens saints, obéissez au commandement du Guru et chantez les louanges de Dieu.

**ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥**

Nanak dit, écoute Ô' saints, réfléchit sur les vertus de Dieu Indescriptible. ||9||

**ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥**

O esprit volage, par le biais de l'intelligence, personne n'a jamais réalisé Dieu.

**ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥**

O mon âme, écoute, personne n'a jamais réalisé Dieu par l'intelligence

**ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥**

Cette Maya est fascinante; qui s'est égaré tous dans le doute

**ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥**

Cette fascinante Maya a été créée par le même Dieu qui a également administré aux mortels cette potion trompeuse de l'illusion du monde.

**ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥**

Je me consacre à Dieu qui a fait de l'attachement à Maya si doux.

**ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥**

Nanak dit, Ô mon mercurial esprit, personne n'a réalisé Dieu par l'intelligence.  
||10||

**ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥**

O mon cher esprit, rappelez-vous toujours de Dieu éternel avec amour et dévotion.

**ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥**

Cette famille que vous voyez ne doit pas aller avec vous après la mort.

**ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥**

Pourquoi s'attacher émotionnellement à ce qui ne va pas vous accompagner au final ?

**ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥**

Jamais un tel acte à tous, pour lequel vous devez vous repentir à la fin.

**ਸਤਿਗੁਰੁ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥**

Écouter les enseignements de Véritable Guru, qui restera avec vous pour toujours.

**ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥**

Nanak dit, Ô mon cher esprit, toujours avec amour, souvenez-vous de Dieu éternel. ||11||

**ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥**

O' Dieu insondable et imperceptible, personne n'a jamais trouvé Votre limite.

**ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥**

Oui, personne n'a encore trouvé Vos limites et Vous savez Vous-même.

**ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੇ ਆਖਿ ਵਖਾਣਏ ॥**

Tous les êtres vivants et les créatures sont votre jeu; comment peut-on vous décrire?



**ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥**

C'est vous qui avez créé ce monde, c'est Vous qui parlez au travers de chaque être vivant et de prendre soin d'eux.

**ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥**

Nanak dit, Ô Dieu! Vous êtes toujours incompréhensible et personne n'a jamais trouvé la limite de vos vertus. ||12||

**ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥**

Les anges et les sages recherchent le Nectar ambrosien ; mais ce nectar ne s'obtient que par Guru.

**ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥**

Celui sur lequel Guru a montré sa miséricorde a reçu le nectar de Naam parce qu'il a consacré à Dieu éternel dans son esprit.

**ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥**

O Dieu, tous les êtres vivants sont créés par vous-même; beaucoup de gens voient Guru venu avant de lui demander ses bénédictions.

**ਲਬੁ ਲੋਭੁ ਅਹੰਕਾਰੁ ਚੁਕਾ ਸਤਿਗੁਰੁ ਭਲਾ ਭਾਇਆ ॥**

Leur cupidité et de l'égoïsme est dissipé, et Vrai Guru semble agréable.

**ਕਹੈ ਨਾਨਕੁ ਜਿਸ ਨੇ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥**

Nanak dit, le seul que Dieu a devenir aimable, ont reçu le nectar de Naam de Guru. ||13||

**ਭਗਤਾ ਕੀ ਚਾਲ ਨਿਰਾਲੀ ॥**

Le mode de vie des fidèles est unique et distinct.

**ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥**

Oui, le style de vie des adeptes est unique et distinct; ils suivent le chemin le plus difficile.

**ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥**

Ils renoncent à la cupidité, à l'égoïsme et aux désirs mondains; ils ne parlent pas beaucoup sur eux-mêmes.

**ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥**

Le chemin qu'ils suivent dans la vie est plus tranchant qu'une épée à deux tranchants, et plus fine qu'un cheveu (ardu et difficile).

**ਗੁਰੁ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥**

Par la grâce de Guru, ceux qui ont versé leur suffisance, leur désir de maya disparaît dans le souvenir de Dieu

**ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥**

Nanak dit que, de l'âge après âge, le mode de vie d'adeptes de Dieu est resté unique et distinct. ||14||

**ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥**

O' Maître-Dieu, comme Vous le souhaitez, vos créatures se comportent en conséquence; je n'en sais pas plus au sujet de Vos Vertus.

**ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਰੇ ॥**

Quel que soit le chemin que vous nous avez tracé, nous nous conduisons comme vous le souhaitez.

**ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਰੇ ॥**

En faisant preuve de miséricorde, ceux que vous accordez au Naam se souviennent toujours de vous avec amour.

**ਜਿਸ ਨੇ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਰੇ ॥**

Ceux à qui Vous les récitez les paroles divines de Vos louanges, aime la paix à travers Guru de la sainte congrégation.

**ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਰੇ ॥੧੫॥**

Nanak dit, Ô Dieu éternel, comme Vous le souhaitez, Vous rendrez les créatures se conduire en conséquence. ||15||

**ਏਹੁ ਸੋਹਿਲਾ ਸਬਦੁ ਸੁਹਾਵਾ ॥**

Ce morceau de bonheur, c'est la plus belle Parole Divine.

**ਸਬਦੇ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥**

vrai Guru a récité cette éternelle chanson de la joie, qui est agrémentée de la Parole Divine.

**ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥**

Ce morceau de bonheur est inscrit dans l'esprit de ceux qui sont prédestinés.

**ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥**

De nombreux mortels se promènent, se vantent leurs faibles connaissances, mais personne n'a jamais réalisé que Dieu et a reçu bonheur par de simples discussions.

**ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥**

Nanak dit que vrai Guru a récité le bonheur en donnant la Parole Divine. ||16||

**ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥**

La durée de vie de ces adeptes devient pure, qui ont médité sur Dieu.

**ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥**

Oui, ceux qui ont amoureusement médité sur Dieu à travers Guru sont devenus immaculée.

**ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥**

Le père, la mère, leurs familles, et tous ceux qui viennent d'entrer en contact ont été sanctifiés.

**ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥**

Le Nom de dieu est une source de bonheur que ceux qui prononcent et ceux qui l'écoutent deviennent purs. Ceux qui à l'intégrer dans leurs esprits aussi deviennent immaculée.

**ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥**

Nanak dit que tous ceux qui ont médité sur le nom de Dieu sont devenus pure. ||17||

**ਕਰਮੀ ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ ॥**

L'état d'équilibre intuitif ne se développe pas par des actes rituels, et sans équilibre intuitif, le scepticisme ne disparaît pas.

**ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥**

Les gens ont abandonné après avoir essayé toutes sortes d'actes, parce que le scepticisme ne s'écarte pas des actes simples ritualistiques.

**ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥**

L'esprit est pollué par le scepticisme; comment peut-il être nettoyé?

**ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥**

Nettoyer votre esprit en modulant la parole de Guru, et garder votre conscience centrée sur Dieu.

**ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥**

Nanak dit que, par la Grâce de Guru intuitive poise puits, et ce scepticisme est dissipé. ||18||

**ਜੀਅਹੁ ਮੈਲੇ ਬਾਹਰਹੁ ਨਿਰਮਲ ॥**

Certaines personnes, en apparence, semblent être pure, mais leurs esprits sont souillés avec les vices.

**ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੁਐ ਹਾਰਿਆ ॥**

Oui, ceux qui sont en apparence pure et polluée à l'intérieur, ont perdu la vie humaine dans ce jeu.

**ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥**

Ils sont atteints de la terrible maladie de désirs mondains, et ont abandonné, même la pensée de la mort de leur esprit.

**ਵੇਦਾ ਮਹਿ ਨਾਮੁ ਉਤਮੁ ਸੇ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥**

Dans les Védas, le nom de Dieu a été déclaré suprême, mais ils n'écoutent pas les conseils et le gardent sur l'errance comme des fantômes.

**ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥**

Nanak dit, ceux qui abandonnent la Vérité (Dieu) et s'accrochent à un mensonge (Maya), ont perdu la vie humaine dans ce jeu. ||19||

**ਜੀਅਹੁ ਨਿਰਮਲ ਬਾਹਰਹੁ ਨਿਰਮਲ ॥**

Ceux qui sont purs de l'intérieur et immaculée de l'extérieur.

**ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥**

Ceux qui ont appris leur conduite et leur mode de vie, de la réalité de Guru, oui, ils sont pur de l'intérieur et immaculée de l'extérieur.

**ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥**

Pas même un iota de mensonge ne les touche et leurs désirs de Maya se terminent par une adoration pieuse.

**ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥**

Les meilleures sont les commerçants de Naam, qui ont atteint le but de la vie humaine en s'emparant de la richesse de Naam.

**ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਿ ਗੁਰ ਨਾਲੇ ॥੨੦॥**

Nanak dit, ceux dont l'esprit est pur, restent toujours concentrée sur la parole de Guru. ||20||

**ਜੇ ਕੇ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥**

Si un disciple veut devenir vraiment fidèle à Guru.

**ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥**

Oui, si tout disciple veut devenir fidèles de Guru, alors il doit suivre les enseignements de Guru sincèrement

**ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥**

Il devrait méditer sur les enseignements de Guru et les enchâsser dans l'intérieur de la conscience.

**ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥**

Renonçant à l'orgueil, une telle personne devrait toujours dépendre de Guru et, à l'exception de Guru, ne devrait suivre personne d'autre pour sa guidance spirituelle.

**ਕਹੈ ਨਾਨਕੁ ਸੁਣਹੁ ਸੰਤਹੁ ਸੇ ਸਿਖੁ ਸਨਮੁਖੁ ਹੋਏ ॥੨੧॥**

Nanak dit, écoutez, Ô Saints: tel un disciple se tourne vers le maître avec une foi sincère, et devient fidèle à Guru. ||21||

**ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥**

Si quelqu'un détourne la parole de Guru, sans la suite des enseignements de Vrai Guru, il ne doit pas trouver la libération de Maya.

**ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥**

On ne peut jamais trouver la libération de l'obligation de Maya n'importe où ailleurs; allez demander à la sage à ce sujet.

**ਅਨੇਕ ਜੁਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥**

Une telle personne se promène à travers d'innombrables naissances, mais sans suivre les enseignements de Vrai Guru, il ne doit pas trouver la libération des liens de Maya.

**ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੁ ਸਬਦੁ ਸੁਣਾਏ ॥**

Libération des liens de Maya est reçu que par venir au refuge de Guur, parce que vrai Guru enseigne la façon juste dans la vie par le biais de la Divine Parole.

**ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥**

Nanak dit, le contempler et le voir, que, sans la parole de vrai Guru, on ne reçoit pas de libération des liens de Maya. ||22||

**ਆਵਹੁ ਸਿਖ ਸਤਿਗੁਰੁ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥**

Ô disciples bien-aimés de Vrai Guru, venez chanter les paroles divines de Guru.

**ਬਾਣੀ ਤ ਗਾਵਹੁ ਗੁਰੁ ਕੇਰੀ ਬਾਣੀਆ ਸਿਰਿ ਬਾਣੀ ॥**

Chantez les mots divins, les mots suprêmes (Bani) de tous, prononcés par le Guru.

**ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥**

Ces Divines Paroles prononcées par Guru s'inscrivent dans le cœur de ceux qui sont bénis par Dieu au regard de la grâce.

**ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥**

Prendre le Nectar Ambrosian de Naam, restent imprégnés de l'Amour de Dieu pour toujours, et méditer sur Dieu avec amour et dévotion.

**ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥**

Nanak dit, jamais chanter ces Divins cantiques prononcés par Guru pour toujours. ||23||

**ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥**

Les paroles prononcées par une personne autre que Véritable Guru sont fausses.

**ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥**

Oui, sans être poussé ou approuvé par vrai Guru, tous les autres hymnes sont faux.

**ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥**

Faux sont les diseurs, faux sont les auditeurs, et faux sont ceux qui discutent sur de fausses Bani.

**ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥**

Ils peuvent continuellement réciter le Nom de Dieu avec leur langue, mais ils ne comprennent pas qu'on les récite.

**ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥**

Leur conscience a été trompée par les Mayas, ils récitent sans aucune compréhension.

**ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥**

Nanak dit que, sans être poussé ou approuvé par vrai Guru, tous les autres Bani (mot) sont faux. ||24||

**ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥**

La Parole de Guru, c'est comme un cadeau inestimable cloutés avec les vertus de Dieu.

**ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥**

Celui dont l'esprit est en harmonie avec la précieuse parole de Guru, se fond dans cela.

**ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥**

Celui dont l'esprit est concentré sur la parole de Guru, il développe l'amour pour Dieu éternel.

**ਆਪੇ ਹੀਰਾ ਰਤਨੁ ਆਪੇ ਜਿਸ ਨੇ ਦੇਇ ਬੁਝਾਇ ॥**

Celui que Dieu bénit cette compréhension, se rend compte que le Nom de Dieu et la parole de Ses louanges sont d'une valeur inestimable.

**ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥**

Nanak dit, la parole de Guru, c'est comme un cadeau inestimable cloutés avec les précieuses vertus de Dieu.||25||

**ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥**

Après la création de l'âme et de Maya, le Créateur des sujets à sa commande.

**ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥**

En appliquant Son Ordre, Il voit Lui-même le jeu entre le mental et Maya ; Il ne donne la compréhension de ce jeu qu'à un rare disciple de Guru.

**ਤੇੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥**

Une telle personne consacre la parole de Guru dans l'esprit, et il est émancipé, en brisant les liens de la Maya.

**ਗੁਰਮੁਖਿ ਜਿਸ ਨੇ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥**

Celui que Dieu Lui-même bénit la sagesse de suivre l'enseignement de Guru, il accorde amoureusement son esprit à Dieu.

**ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥**

Nanak dit, Il est Lui-même le Créateur, et lui révèle Sa Commande. ||26||



**ਸਿਮ੍ਰਿਤਿ ਸਾਸਤ੍ਰੁ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥**

Les lecteurs de Smritis et les Shastras réfléchissent sur le bien et le mal, mais ils ne comprennent pas la véritable essence de la réalité.

**ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥**

Oui, ils ne comprennent pas la véritable essence de la réalité, et sans les enseignements de Guru qu'ils ne peuvent pas connaître la véritable essence de la réalité.

**ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥**

Le monde entier est plongé dans les trois modes de Maya et de doute; il passe la nuit de sa vie dans le sommeil de l'ignorance.

**ਗੁਰ ਕਿਰਪਾ ਤੇ ਸੇ ਜਨ ਜਾਰੋ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤੁ ਬਾਣੀ ॥**

Par la Grâce de Guru seulement ces personnes restent éveillés à partir de ce sommeil de l'ignorance dans laquelle Dieu habite et qui chant le mot ambrosial de Guru.

**ਕਹੈ ਨਾਨਕੁ ਸੇ ਤਤੁ ਪਾਏ ਜਿਸ ਨੇ ਅਨਦਿਨੁ ਹਰਿ ਲਿਵ ਲਾਰੈ ਜਾਗਤ ਰੈਣਿ ਵਿਹਾਣੀ ॥੨੭॥**

Nanak dit que seule cette personne réalise l'essence de la réalité (Dieu), qui est toujours imprégnée de l'amour de Dieu, et qui passe sa vie en restant éveillé et alerte aux séductions de la Maya. ||27||

**ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੇ ਕਿਉ ਮਨਹੁ ਵਿਸਾਰੀਐ ॥**

Pourquoi devrait-on abandonner ce Dieu qui fournit des moyens de subsistance au sein de la mère?

**ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥**

Oui, pourquoi oublier de l'esprit comme un Grand bienfaiteur, qui fournit des moyens de subsistance dans le feu de l'utérus?

**ਓਸ ਨੇ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥**

Rien ne peut nuire à la, à qui Dieu donne Son Amour.

**ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥**

Dieu Lui-même insuffle Son amour, c'est pourquoi, en suivant les enseignements de Guru, nous devrions toujours nous souvenir de Lui avec amour et dévotion.

**ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥**

Nanak dit, pourquoi oublier un Grand bienfaiteur de l'esprit?

**ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥**

Que le feu est à l'intérieur de l'utérus, ainsi que le désir de Maya l'extérieur.

**ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥**

Le feu dans le ventre, et le désir ardent de verser de Maya (richesses de ce monde et de la puissance) sont de nature similaire; tel est le jeu que le Créateur a mis en place.

**ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥**

Quand Dieu le veut, l'enfant est né, et la famille est très heureuse.

**ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥**

L'amour pour Dieu se dissipe, et l'enfant devient attaché de désirs mondains; le script de Maya suit son cours.

**ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥**

C'est cette Maya, en raison de laquelle Dieu a oublié, l'attachement émotionnel et l'amour pour la dualité puits.

**ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥**

Nanak dit que, par la Grâce de Guru, ceux qui restent à l'écoute de Dieu ont réalisé Lui, tout en vivant dans le milieu de la Maya.

**ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥**

Dieu Lui-même est d'une valeur inestimable; Sa valeur ne peut être estimée.

**ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥**

Oui, sa valeur ne peut être estimée par n'importe qui, les gens se lassent d'essayer.

**ਐਸਾ ਸਤਿਗੁਰੁ ਜੇ ਮਿਲੈ ਤਿਸ ਨੇ ਸਿਰੁ ਸਉਪੀਐ ਵਿਚਹੁ ਆਪੁ ਜਾਇ ॥**

Si l'on rencontre et suit les enseignements d'un tel vrai guru, la vanité disparaît, et l'on doit alors s'abandonner totalement à ce guru.

**ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥**

Lorsque l'on reste imprégné de l'amour de Dieu, alors Dieu, à qui l'on appartient, vient habiter dans son esprit.

**ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥**

O Nanak, Dieu Lui-même est d'une valeur inestimable, mais ils deviennent très chanceux que Dieu s'unit à Guru.

**ਹਰਿ ਰਾਸਿ ਮੇਰੀ ਮਨੁ ਵਣਜਾਰਾ ॥**

Le Nom de dieu est ma richesse et mon esprit est un commerçant de Naam

**ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥**

Oui, le Nom de Dieu est ma vraie richesse et mon esprit, c'est un commerçant de Naam. C'est à partir de la véritable guru que j'ai appris à connaître à propos de cette richesse.

**ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥**

O' êtres humains, méditer chaque jour sur le Nom de Dieu avec amour et dévotion et gagner le fils de profit (bonheur), tous les jours.

**ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥**

Seulement ceux qui ont reçu cette richesse, que Dieu a Lui-même aimés donner.

**ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥**

Nanak dit: le Nom de Dieu est ma vraie richesse, et l'esprit devient fils de commerçant.

**ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥**

Ô ma langue, tu es absorbée par la dégustation de nombreux mets différents, de cette façon ton désir de goûts mondains ne disparaîtrait pas.

**ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥**

Oui, votre désir pour les différents goûts mondains ne doit pas disparaître par tous les moyens, jusqu'à ce que vous atteignez l'essence subtile du Nom de Dieu.

**ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਰੈ ਆਇ ॥**

Si vous recevez l'essence subtile du Nom de Dieu, et que vous participez à cette essence du Nom de Dieu, alors vous ne serez plus troublé par aucun autre désir.

**ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥**

Par la grâce de Dieu, cette essence subtile du Nom de Dieu est reçue par celui qui adapter les enseignements de Véritable Guru

**ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥**

Nanak dit que quand le bonheur de Naam réside dans l'esprit, tous les autres mondains savoures sont oubliés.

**ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥**

O mon corps, quand Dieu a infusé dans Sa Lumière divine en vous, alors vous êtes venu dans le monde.

**ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥**

Oui, seulement quand Dieu a placé Sa lumière divine en vous, alors vous êtes venu dans ce monde.

**ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥**

Dieu Lui-même est la mère et de Lui-même le père, qui, après la création d'être humain, prend soin des êtres.

**ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥**

Lorsque par la grâce de Guru, on a compris la réalité de ce monde, puis il s'est rendu compte que ce monde est un jeu de Dieu.

**ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥**

Nanak dit, que lorsque Dieu a jeté les bases de l'univers et a placé Sa lumière divine en vous, alors vous êtes venu dans ce monde.

**ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥**

Mon esprit est devenu joyeux, quand j'ai réalisé la présence de Dieu dans mon cœur.

**ਹਰਿ ਮੰਗਲੁ ਗਾਉ ਸਖੀ ਗਿਰੁ ਮੰਦਰੁ ਬਣਿਆ ॥**

O mon ami ; chanter des chants de joie, parce que mon cœur est devenu temple pour Dieu.

**ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥**

Oui, Ô mon ami, toujours chanter des chants de joie de les louanges de Dieu; en faisant en sorte de pas de la tristesse ou de la douleur jamais affligé.

**ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥**

Heureux sont les jours où je suis attaché à la parole de Guru et je l'ai amoureusement médité sur mon Maître-Dieu.

**ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੇ ॥**

C'est par la parole de Guru, que J'ai réalisé la mélodie continue des louanges de Dieu, et maintenant je profite de la délectation du Nom de Dieu.

**ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੇ ॥੩੪॥**

Nanak dit, Dieu Lui-même, qui est capable de tout faire, m'a déjà rencontré.

**ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥**

Ô mon corps, quelles actions louables as-tu accomplies en venant au monde ?

**ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥**

Oui, Ô mon corps, puisque vous êtes venu dans ce monde, quelles bonnes actions avez-vous fait?

**ਜਿਨਿ ਹਰਿ ਤੇਰਾ ਰਚਨੁ ਰਚਿਆ ਸੇ ਹਰਿ ਮਨਿ ਨ ਵਸਾਇਆ ॥**

Vous n'avez pas inscrit dans votre esprit ce Dieu qui vous a créé.

**ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥**

Par la Grâce de Guru, Dieu demeure dans l'esprit de la personne dont la pré-ordonné destin s'est accompli.

**ਕਰੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥**

Nanak dit, celui qui a porté son esprit sur les enseignements de Guru, a atteint le but de la vie humaine et qui est approuvé dans la présence de Dieu.

**ਏ ਨੇਤ੍ਰੁ ਮੇਰਿਹੇ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥**

O' mes yeux, Dieu a infusé Sa Lumière en vous, par conséquent, par conséquent, ne contemplez personne d'autre que Dieu (voyez plutôt Dieu omniprésent en tout et partout).

**ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥**

Ne voyez rien d'autre, sauf Dieu, pénétrant partout, Dieu seul est digne de contempler

**ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥**

O' mes yeux, tout ce monde que vous contempler est la manifestation de Dieu; c'est la forme de Dieu, que mes yeux voient.

**ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥**

Par la Grâce de Guru, j'ai réalisé cela, et maintenant, partout où je le vois, je ne vois qu'un seul Dieu, et à l'exception de Dieu, il n'y a personne d'autre.

**ਕਰੈ ਨਾਨਕੁ ਏਹਿ ਨੇਤ੍ਰੁ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥**

Nanak dit: jusqu'à présent, ces yeux étaient spirituellement aveugles, lors de la réunion de véritable Guru, la lumière divine est venue à eux et maintenant ces yeux voient Dieu partout.

**ਏ ਸ੍ਰਵਣਹੁ ਮੇਰਿਹੇ ਸਾਚੈ ਸੁਨਣੈ ਨੋ ਪਠਾਏ ॥**

O mes oreilles, vous êtes envoyé ici seulement pour écouter les louanges de Dieu.

**ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥**

Oui, vous êtes rattaché au corps et envoyé ici pour écouter les paroles divines de Guru de louanges de Dieu.

**ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥**

Le corps et l'esprit sont rajeunis par l'écoute de la parole divine de Guru de louanges de Dieu et la langue devient immergé dans le nectar de Naam.

**ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥**

Dieu est si merveilleux et incompréhensible, son état ne peut pas être décrit.

**ਕਹੈ ਨਾਨਕੁ ਅੰਮ੍ਰਿਤੁ ਨਾਮੁ ਸੁਣਹੁ ਪਵਿਤ੍ਰੁ ਹੇਵਹੁ ਸਾਚੈ ਸੁਨਣੈ ਨੋ ਪਠਾਏ ॥੩੭॥**

Nanak dit, écoutez le Naam ambrosien et devenez immaculée, vous avez été créés uniquement à l'écoute de la Parole divine.

**ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥**

En plaçant l'âme dans le corps-cave, Dieu y a soufflé le souffle de la vie comme on souffle de l'air dans un instrument de musique.

**ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥**

Oui, Dieu a soufflé le souffle de la vie dans le corps et a révélé les neuf organes du corps à travers les neuf portes (deux yeux, deux oreilles, deux narines, une langue, et deux points de vente pour l'urine et des matières fécales), mais Il a gardé la dixième porte cachée.

**ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥**

À qui Dieu a béni avec amour pour Naam par Guru, Il a révélé la dixième porte aussi.

**ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥**

Dans cet état spirituel suprême où la dixième porte a été révélée, on se rend compte de la richesse illimitée du Nom de Dieu sous de nombreuses formes magnifiques.

**ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥**

Nanak dit, en plaçant l'âme dans le corps-cave, cher Dieu a soufflé le souffle de la vie comme souffler dans un instrument de musique.

**ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥**

Chanter cette chanson vrai de louanges à Dieu, dans la sainte congrégation

**ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥**

Oui, chanter cette chanson de bonheur dans la sainte congrégation, où ils ont toujours amoureusement médité sur Dieu éternel.

**ਸਚੇ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥**

Ô Dieu, ils ne méditent sur vous que lorsque cela vous plaît, et à qui vous accordez cette compréhension par l'intermédiaire de Guru.

**ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੇ ਜਨੁ ਪਾਵਹੇ ॥**

Dieu éternel est le Maître de tous, seulement ils se rendent compte de Lui sur qui Il devient aimable.

**ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥**

Nanak dit, en rejoignant la sainte congrégation, ils chantent la louange de Dieu.

**ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥**

O' chanceux, écouter le chant de la béatitude; en écoutant cette chanson, toutes vos envies seront satisfaites.

**ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥**

Ceux qui ont écouté la chanson du bonheur ont réalisé Dieu, et tous leurs soucis ont été supprimés

**ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥**

Par l'écoute de la Parole Divine, toutes leurs souffrances et leurs misères ont disparu.

**ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥**

Par la compréhension de la parole divine de véritable Guru, tous les saints et les amis deviennent heureux.

**ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥**

Ceux qui écoutent ou prononcent la parole de Guru, deviennent immaculée comme ils voient vrai Guru dans cet hymne, la chanson du bonheur.

**ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥**

Nanak humblement fait valoir que ceux qui se concentrent sur la parole de Guru, la félicité puits à l'intérieur, comme si des mélodies divines jouent sans arrêt dans leur esprit.



**ARDAS**  
**Prère**

**ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥**

**TU THAAKUR TUM PEH ARDAAS, JEEO PIND SABH TERI RAAS**

(Waheguruji), Vous êtes notre maître, nous (les êtres humains) ne pouvons que vous implorer (pour nos besoins), car ce corps et cette âme (que vous nous avez donnés) sont vos bénédictions.

**ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੁਖ ਘਨੇਰੇ ॥**

**TUM MAAT PITA HAM BAAREK TERE, TUMRI KIRPA MEH SOOKH  
GHANERE**

Vous êtes notre mère et notre père(notre créateur), nous sommes vos enfants.  
Dans votre grâce sont des plusieurs joies et des comforts.

**ਕੋਇ ਨ ਜਾਨੈ ਤੁਮਰਾ ਅੰਤੁ ॥ ਉਚੇ ਤੇ ਉਚਾ ਭਗਵੰਤ ॥**

**KOE NA JAANAE TUMRA ANT, OOCHE TE OOCHE BHAGWANT**

Personne ne connaît l'étendue de votre étendue. O dieu, vous êtes plus haut que le plus élevé (il n'y a personne comme vous)

**ਸਗਲ ਸਮਗਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥**

**SAGAL SAMAGRI TUMRE SOOTER DHAARI, TUM TE HOE SO AAGYA  
KAARI**

L'univers fonctionne sur votre loi divine, enfilé en un seul brin.  
Tout ce qui vient de votre création est sur votre ordre.

**ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥**

**TUMRI GAT MIT TUM HI JAANI, NANAK DAAS SADAA KURBAANI**

Ce que vous êtes et à quel point êtes- vous formidable, seulement vous connaissez. Nanak, votre adepte, est redevable à vous pour toujours.

**ੴ ਵਾਹਿਗੁਰੂ ਜੀ ਕੀ ਫਤਹਿ ॥**

**Ek-Oankar. Waheguroo Ji Ki Fateh**

Dieu est Un. Toute la victoire est de Guru merveilleux (Dieu)

**ਸ੍ਰੀ ਭਗੌਤੀ ਜੀ ਸਹਾਇ।**  
**Sri Bhagouti ji Sahai**

Que Dieu respecté sous la forme du Destructeur des malfaiteurs nous aide !

**ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ ੧੦॥**  
**Vaar Sri Bhagouti Ji Ki Paatshaahee Dasvee**  
Ode de Dieu respecté récitée par le dixième guru.

**ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈ ਧਿਆਇ॥**  
**Pritham Bhagouti Simar Kai, Guru Naanak Layee Dhiyae**

Premièrement, se souvenir de Dieu en forme du Destructeur des malfaiteurs, ensuite se souvenir de Nanak. (demeurer sur sa contribution spirituelle)

**ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈ ਸਹਾਇ॥**  
**Angad Gur Te Amar Das, Raamdaasai Hoye Sahai**

Ensuite se souvenir et méditer sur Guru Angad, Guru Amar Das et Guru Ram Das; peuvent-ils nous aider!

**ਅਰਜਨ ਹਰਗੋਬਿੰਦ ਨੇ ਸਿਮਰੋ ਸ੍ਰੀ ਹਰਿਰਾਇ॥**  
**Arjan Hargobind No Simrou Sri Har Rai**

Se souvenir et méditer sur Guru Arjan, Guru Hargobind et Guru Har Rai respecté

**ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥**  
**Sri HarKrishan Dhiyaa-eeai Jis Dhithi Sabh Dukh Jaye**

Se souvenir et méditer sur Guru Har Krishan respecté, en ayant la vue de qui, toutes les douleurs s'évanouissent. (s'attarder sur sa contribution spirituelle)

**ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥**  
**Teg Bahadur Simareeai Ghar No Nidh Avai Dhai**

Se souvenir de Guru Tegh Bahadur et les neuf sources de richesses spirituelle viendra en hâte chez vous.

**ਸਭ ਥਾਂਈ ਹੋਇ ਸਹਾਇ॥**  
**Sabh Thai Ho-e Sahaai**

O Dieu, s'il vous plaît, nous aide partout en montrant le chemin.

**ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥**  
**Dasvaa Paatshaah Guru Gobind Singh Ji Sabh Thai Ho-e Sahaai**

Se souvenir de dixième Guru respecté (s'attarder sur sa contribution spirituelle)

O Dieu, s'il vous plaît, nous aide partout en montrant le chemin.

**ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੇ  
ਜੀ ਵਾਹਿਗੁਰੂ!**

**Dasa Paatsaaheea Di Jot Sri Guru Granth Sahib Ji, De Paath Deedaar Daa  
Dhiyaan Dhar Ke Bolo Ji Waheguroo**

Méditer sur la lumière éternelle de dix rois contenue dans Guru Granth Sahib respecté et tourner votre pensée vers ses enseignements divins et avoir du plaisir de la vue de Guru Granth Sahib;

Tout le monde dit Waheguru(Dieu Merveilleux)!

**ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ,  
ਜਿਨ੍ਹਾ ਨਾਮ ਜਪਿਆ, ਵੰਡ ਛਕਿਆਂ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ  
ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੇ ਜੀ ਵਾਹਿਗੁਰੂ!**

**Panja Piyariya, Chauhaa Sahibzadiya, Chaliya Mukhtiya, Huthiya, Jupiya,  
Tupiya, Jina Nam Jupiya, Vand Shakiya, Deg Chalaee, Teg Vaahee, Dekh  
Ke Andhith Keetaa, Tinhaa Piariyaa, Sachiaariyaa Dee Kamaae, Da  
Dhiyaan Dhar Ke Bolo Ji Waheguroo**

Pensez aux actes des Cinq Bien-Aimés, des quatre fils (de Guru Gobind Singh); des Quarante Martyrs ; des braves Sikhs à la détermination indomptable ; des adeptes imprégnés de la couleur du Naam ; de ceux qui étaient absorbés dans le Naam ; de ceux qui se sont souvenus du Naam et ont partagé leur nourriture en compagnie; de ceux qui ont lancé des cuisines gratuites ; de ceux qui ont brandi leurs épées (pour préserver la vérité); de ceux qui ont ignoré les défauts des autres; Tous ceux-là étaient purs et vraiment dévoués ;

tout le monde dit Waheguru (Dieu Merveilleux) !

ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ!

**Jinaa Singhaa Singhneeyaa Ne Dharam Het Sees Dithe, Bund Bund Kuttai,  
Khopriya Luhaiya, Charukriya Te Churhe, Aariaa Naal Chiraae Ge,  
Gurdwaraiya Di Seva Layee Kurbania Keethiya, Dharam Nehee Haariye,  
Sikhi Kesaa Suwaasaa Naal Nibaahee, Tina Dee Kamaaee Daa Dhiyaan  
Dhar Ke Bolo Ji Waheguroo**

Pensez et souvenez-vous du service unique rendu par ces braves hommes et femmes sikhs, qui ont sacrifié leur tête mais n'ont pas abandonné leur religion sikh ; Qui se sont fait couper en morceaux aux articulations du corps; Qui s'est fait enlever le cuir chevelu ; Qui ont été attachés et tournés sur les roues et brisés en morceaux ; Qui ont été coupés par des scies; Qui ont été écorchés vifs ; Qui se sont sacrifiés pour maintenir la dignité des Gurdwaras ; Qui n'a pas abandonné sa foi sikh ; Qui ont gardé leur religion sikhe et ont gardé leurs cheveux non coupés jusqu'à leur dernier souffle ; tout le monde dit Waheguru (Dieu Merveilleux) !

**ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!**  
**Saarey Takhta Sarbat Gurdwariya Daa Dhiyaan Dhur Ke Bolo Ji  
Waheguroo**

Tournez vos pensées vers tous les sièges de la religion sikhe et tous les Gurdwaras; tout le monde dit Waheguru ( Dieu Merveilleux)!

**ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੇ ਵਾਹਿਗੁਰੂ, ਵਾਹਿਗੁਰੂ,  
ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ।**

**Prithme Sarbat Khaalsaa Ji Ki Ardaas Hai Ji, Sarbat Khaalsaa Ji Ko  
Waheguroo Waheguroo Waheguroo Chit Aavai Chit Aavan Ka Sadkaa  
Surab Sukh Hovai**

Tout d'abord, tous les Khalsa respectés font cette supplication qu'ils méditent sur votre Nom ; et en conséquence, la paix et le bonheur soient comblés à tous.

ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹਿ,  
ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੇਲ ਬਾਲੇ, ਬੇਲੇ ਜੀ  
ਵਾਹਿਗੁਰੂ!

**Jahaa Jahaa Khaalsaa Ji Saahib, Tahaa Tahaa Ruchhiya Riyaa-it, Deg Teg  
Fateh, Bira Ki Paij, Panth Ki Jeet, Sree Saahib Ji Sahaai Khaalse Ji Ko Bol  
Baaley, Bolo Ji Waheguroo**

Que Dieu étende sa protection et sa miséricorde à Khalsa, n'importe où ils  
sont. Que Khalsa soient Khalsa soit victorieux en assurant le bien-être et la  
protection de la communauté, que Dieu déverse sa grâce sur Khalsa, qu'il soit  
notre protecteur contre la tyrannie et l'oppression, que Khalsa prévale,  
tout le monde dit Waheguru (Dieu Merveilleux) !

ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ  
ਸਿਰ ਦਾਨ, ਨਾਮ ਦਾਨ, ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੇ ਜੁਗ ਅਟੱਲ,  
ਧਰਮ ਕਾ ਜੈਕਾਰ, ਬੇਲੇ ਜੀ ਵਾਹਿਗੁਰੂ!!!

**Sikhaa Noo Sikhee Daan, Kesh Daan, Rehit Daan, Bibek Daan, Bharosaa  
Daan, Daanaa Sir Daan Naam Daan, Chounkiyaa Jhande Bunge Jugo Jug  
Attal, Dharam Ka Jai Kaar Bolo Ji Waheguroo**

Veillez conférer aux sikhs le don du sikhisme, le don de cheveux longs, le don  
de suivre les lois sikh, le don de connaissance divine, le don de foi ferme, le  
don de croyance et le plus grand don de Naam. O Dieu! Que les chœurs, le  
manoir et les bannières existent pour toujours; que la vérité triomphe toujours;  
Dit Waheguru (Dieu Merveilleux) !

ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਪਤ ਦਾ ਰਾਖਾ ਆਪ ਵਾਹਿਗੁਰੂ।

**Sikhaa Daa Man Neevaa, Mat Uchee, Mat Pat Daa Raakhaa Aap  
Waheguroo**

Que les esprits de tous les sikhs restent humble et sa sagesse exaltée; O Dieu!  
Vous êtes le protecteur de la sagesse.

ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ  
ਦੇ ਹਜ਼ੂਰ.....ਦੀ ਅਰਦਾਸ ਹੈ ਜੀ।

**Hey Nimaneeaa De Maan, Nitaneeaa De Taan, Nioteeaa Di Ot, Sachey Pita  
Waheguroo (Aap Di Hazoor....Di Aardas hai Ji)**

O vrai père, Waheguru! Vous êtes l'honneur de doux, le pouvoir de impuissant,  
l'abri de sans abri, nous faisons humblement la prière en votre présence.....

(remplacez l'occasion ou la prière faite ici).

**ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।**

**Akhar Vaadhaa Ghaataa Bhul Chuk Maaf Karnee,**

**Sarbat De Kaaraj Raas Karney.**

Veillez, pardonner nos erreurs et lacunes en récitant la prière ci-dessus.

Veillez remplir les objectifs de tous.

**ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨ ਚਿੱਤ ਆਵੇ।**

**ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।**

**Seyee Piyare Mel, Jina Miliya Teraa Naam Chit Aavai,**

**Naanak Naam Chardi Kala, Tere Bhaaney Sarbat Daa Bhalaa**

Veillez nous amener à rencontrer ces vrais adeptes en rencontrant ceux dont nous pouvons nous souvenir et méditer sur Votre Nom. Oh mon dieu! que votre Nom (révélé par Guru Nanak) apporte un esprit toujours ascendant et que tous prospèrent selon votre volonté.

**ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ**

**Waheguroo Ji Ka Khaalsaa Waheguroo Ji Ki Fateh**

Khalsa appartient à Dieu; toute la victoire est la victoire de Dieu.

## Philosophie du voyage

La philosophie du sikhisme se décrit par la logique, l'exhaustivité, et son approche "sans fioritures" du monde spirituel et matériel. Sa théologie est marquée par la simplicité. En sikhisme, il n'y a pas un conflit dans le devoir d'un individu à soi et que vers la société (sangat).

Le sikhisme est la plus jeune religion du monde. Guru Nanak l'avait fondé, il y a 500 ans. Il met l'accent sur la croyance en Un Être Suprême qui est le créateur d'univers. Il offre un chemin droit simple à béatitude éternelle et diffuse un message d'amour et de fraternité.

Le sikhisme est une foi monothéiste et reconnaît Dieu comme l'Un qui n'est pas soumis à des limites de temps ou espace. Le sikhisme croit qu'il y a seulement un Dieu, qui est le créateur, le soutien, le destructeur, et ne prend pas une forme humaine. La théorie d'Avtarvad <l'incarnation> n'a aucune place dans le Sikhisme. Il n'attache aucune valeur aux Dieux et Déesses et aux autres divinités. Dans le Sikhisme, les éthiques et la religion vont de pair. On doit inclure les qualités morales et pratiquer les vertus dans notre vie quotidienne afin d'avancer vers le développement spirituel. Les qualités comme l'honnêteté, la compassion, la générosité, la patience et l'humilité ne s'acquièrent que par des efforts et de la persévérance. Les vies de nos grands Gurus sont la source d'inspiration dans cette direction.

La religion Sikhisme enseigne que le but de la vie humaine est de casser le cycle de la naissance et la mort et de fusionner en Dieu. Ce peut réaliser en suivant les enseignements de Guru, la méditation sur le nom saint <Naam> et l'accomplissement d'actes de service et de charité.

Le chemin de Naam met l'accent sur la dévotion constante au souvenir de Dieu. On doit contrôler les cinq vices, Kam<le désir>, Krodh<la colère>, Lobh<l'avidité>, Moah<les attachements mondains> et Ahankar<la fierté> à réaliser le salut. Les rituels et les pratiques de routine comme le jeûne et le pèlerinage, les présages et les austérités sont rejetés en Sikhisme. On doit suivre les enseignements de Guru Granth Sahib. Le sikhisme met l'accent sur le chemin de dévotion. Cependant, il reconnaît d'importance du chemin de connaissance et le chemin d'action. Il insiste sur le besoin de gagner la garce de Guru à fin de réaliser le but spirituel.

Le sikhisme est une religion moderne, logique et pratique. Il croit qu'une vie normale <Grahast> n'est aucun obstacle au salut. Le célibat ou le

renoncement au monde n'est pas nécessaire pour obtenir le salut. C'est possible de vivre détaché au milieu des maux et des tentations du monde. Un adepte doit vivre dans ce monde et pourtant garder la tête haute des tensions habituelles et de l'agitation. Il doit être un soldat savant et un saint pour Dieu.

Le sikhisme est cosmopolite et une religion séculière et donc il rejeta tous les différences sur le caste, la croyance, le race ou la sexe. Il croit que tous les êtres humains sont égaux dans les yeux de Dieu. Gurus insistent sur l'égalité des hommes et des femmes et rejettent l'infanticide féminin et Sati <pratique de brûler des veuves>. Ils propagent le remariage des veuves et rejettent le système de purdah <femmes portant le voile>. À fin de se concentrer sur Dieu, il faut qu'on médite sur le nom saint <Naam> et fait des actes de service et charité. Il est considéré comme honorable de gagner sa vie quotidienne par un travail honnête <Kirat Karna> et pas en mendiant ou par le moyen malhonnête. Vand Chhakna, partager avec les autres, est une responsabilité sociale. L'individu devrait aider ceux qui en ont besoin. Seva, le service communauté est une partie intégrale du Sikhisme. La cuisine communautaire gratuite <langar> aux gurdwaras qui sont ouverts aux gens de toutes les religions est une expression de ce service communautaire.

La religion Sikhisme recommande l'optimisme et l'espoir. Il n'accepte pas l'idéologie de pessimisme.

Gurus croient que cette vie a un but. Il offre une opportunité pour la réalisation de soi et Dieu. De plus, un homme est responsable pour ses actions. Il ne peut prétendre à l'immunité du résultat de ses actes. Il doit donc être très vigilant dans ce qu'il fait.

L'écriture Sikhisme, Guru Granth Sahib, est Guru éternel. C'est la seule religion qui a donné un livre saint, le statut d'un précepteur religieux. Il n'y a pas un place pour un pour un guru humain vivant <Dehdhari> dans la religion sikhisme.



## L'Importance De Un Turban Sikh

Le turban a été une partie inséparable d'un Sikh. Depuis le temps de Guru Nanak, le fondateur de Sikhisme, les Sikhs ont orné le turban. Le turban à un Sikh est beaucoup plus qu'une couronne à un roi.

'Dastar' est un autre nom pour le turban sikhisme qui se rapporte à la bénédiction de Dieu. Tous ces mots font référence au vêtement porté par les hommes et les femmes pour couvrir leurs cheveux non tondus. C'est une coiffe composée d'un long morceau de tissu en forme de foulard porté autour de la tête.

Même si le maintien de cheveux non tondus a été mandaté par Guru Gobind Singh comme un des cinq <K> , ou les articles de foi, il a longtemps été associé au sikhisme depuis le début du sikhi en 1469. Le sikhisme n'est qu'une religion dans le monde dans laquelle de porter un turban est nécessaire pour tout le monde. La majorité des gens qui portent des turbans dans les pays de l'Ouest sont Sikhs.

Traditionnellement, le turban représente la respectabilité, et a longtemps été un objet autrefois réservé à la noblesse. Dans l'époque, en Inde le turban n'était porté que par les hommes de statut haut dans la société. Pendant la domination de Moghols d'Inde, seulement les musulmans ont été autorisés à porter un turban. Tous les non-musulmans étaient strictement interdits de porter un turban.

Guru Gobind Singh, au mépris des statuts de Moghols, demande à tous ses Sikhs de porter le turban. Il reconnaissait des normes morales élevées qu'il avait planifié pour ses disciples de Khalsa. Il voulait son Khalsa d'être différent et d'être déterminé << se démarquer du reste du monde >> et de suivre le chemin unique qui avait été établi par les Gurus sikhs. Donc, un sikh avec un turban s'est toujours démarqué de la foule, comme Guru voulait que ses << Saint-Soldats >> soient facilement reconnaissables.

Quand un homme ou une femme Sikh porte un turban, le turban cesse d'être juste une bande de tissu, car il devient partie intégrale de la tenue vestimentaire. Les raisons de porter le turban peuvent être la souveraineté, le dévouement, le respect de soi, le courage, la piété, etc. mais les Sikhs le porte pour montrer ses adoration, obéissance et respect pour le fondateur de Khalsa Guru Gobind Singh.

Le turban est le cadeau de notre Guru pour nous. C'est ainsi que nous nous couronnons en tant que Singhs et Kauris assis sur le trône de l'engagement à notre propre conscience supérieure. Pour les hommes comme pour les

femmes, cette identité projective transmet la royauté, la grâce et l'unicité. C'est un signal pour les autres que nous vivons dans l'image d'infinité et sommes dédiés au service de tous.

Le turban ne représente rien d'autre qu'un engagement total. Quand vous choisissez de vous démarquer en portant un turban, vous vous tenez sans crainte comme une seule personne se démarquant parmi six milliards de personnes. C'est un acte genial.

## Rôle des femmes

Les principes de Sikhisme déclarent que les femmes ont les mêmes âmes que les hommes et ont un droit égal de cultiver leur spiritualité. Elles peuvent mener les congrégations spirituelles, participer dans Akhand Path <<le récitation continue des Saintes Ecritures>>, fait Kirtan <<(chant en assemblée d'hymnes)>>, travail comme Granthis <<prêtresses>>. Elles peuvent participer dans toutes les activités religieuses, culturelles, sociales et laïques. Le Sikhisme était la première religion du monde qui donne l'égalité aux femmes. Guru Nanak a prêché l'égalité sur le genre, et Gurus qui lui a succédé, encouragent les femmes de participer dans tous les activités d'adoration et pratique de Sikh.

Guru Granth Sahib indique, <<Les femmes et les hommes, sont créés par Dieu. Tout cela est le jeu de Dieu. Dit Nanak, toute votre création est bonne, sainte>> SGGs page 304.

L'histoire sikhe a enregistré le rôle des femmes les décrivant comme égales en service, dévotion, sacrifice et bravoure aux hommes. Plein d'exemples de dignité morale, de service, d'abnégation sont écrits dans la tradition Sikhe.

Selon le Sikhisme, les hommes et les femmes sont les deux côtés de la même pièce de monnaie. Dans le système de corrélation et d'interdépendance, un homme est né d'une femme et une femme est née de la semence d'un homme. Selon le sikhisme, un homme ne peut pas sentir sur et complet dans sa vie sans une femme et la succès d'un homme est liée à l'amour et au soutien de la femme qui partage sa vie avec lui, et vice versa.

### **Guru Nanak dit:**

<<C'est une femme qui fait avancer la course>> et on ne doit pas <<considérer les femmes maudites et condamnées, <quand> des femmes naissent des rois et des chefs. SGGs Page 473.

### **Le salut:**

Un point important à soulever est de savoir si une religion considère une femme capable de atteindre le salut, la réalisation de Dieu ou le royaume spirituel le plus élevé.

### **Guru Granth Sahib stipule:**

"Dans tous les êtres, Dieu est omniprésent, et imprègne toutes les formes masculines et féminines" (SGGS, Page 605).

D'après la déclaration ci-dessus du Guru Granth Sahib, la lumière de Dieu repose également sur les deux sexes. Les hommes et les femmes peuvent, donc atteindre le salut également en obéissant Guru. Guru rejette cette notion. Dans <<Pensées actuelles sur le sikhisme>>, Alice Basarke stipule, <<Premier Guru a mis la femme à égalité avec l'homme..La femme n'étatit pas un obstacle au homme mais un partenaire en servant Dieu et en cherchant le salut. >>

### **Le Marriage:**

Guru Nanak a recommandé grihastha- la vie d'un chef de famille. Au lieu de célibat et de renonciation, la femme et le marie étaient les partenaires égaux et la fidélité était imposée aux deux. Dans les versets sacrés, le bonheur domestique est présenté comme un idéal chéri.

### **Le statuts Égal:**

Pour assurer l'égalité de statut entre les hommes et les femmes, Gurus ne font aucune distinction entre les sexes en matière d'initiation, d'instruction ou de participation en sangat (la sainte fraternité) et pangat (manger ensemble) activités.

Selon Sarup Das Bhalla, Mahima Prakash, Guru Amar Das a défavorisé le port du voile par les femmes. Il a assigné des femmes à superviser quelques communautés et prêcher contre la coutume de sati. L'histoire de Sikhisme a enregistré les noms de plusieurs femmes, comme Mata Gujri, Mai Bhago, Mata Sundari, Rani Sahib Kaur, Rani Sada Kaur and Maharani Jind Kaur, qui ont joué des rôles importants dans les événements dans ses époque.

### **L'Éducation:**

L'éducation est considérée très importante dans le Sikhisme. C'est la clé du succès de quelqu'un. C'est le processus de développement personnel et c'est la raison d'installer plusieurs écoles par le troisième Guru.

### **Guru Granth Sahib stipule:**

<<Toute la connaissance divine et la contemplation est atteinte par Guru.>>  
SGGS, Page 831.

L'éducation pour tous est indispensable et tout le monde doit travailler pour être le meilleur possible. Cinquante deux de missionnaires sikhs envoyés par le troisième Guru étaient des femmes. Dans <<Le rôle et le statut des femmes sikhs>>, Dr. Mohinder Kaur Gill écrit,  
<<Guru Amar Das était convaincu qu'aucun enseignement ne peut prendre racine tant qu'il n'est pas accepté par les femmes.>>

### **La restriction sur les vêtements:**

En plus d'obliger les femmes à ne pas porter de voile, le sikhisme fait une déclaration simple mais très importante concernant le code vestimentaire. Ceci s'applique à tous les sikhs quel que soit le sexe. Guru Granth Sahib stipule, <<Éviter de porter les vêtements dans lesquels le corps n'est pas confortable et l'esprit est rempli de mauvaises pensées.>> SGGs, Page16

### **L'autodéfense par les femmes:**

Les femmes sikhs sont censées se défendre avec Kirpan (épée) et d'autres armes. C'est unique pour les femmes parce que c'est la première fois dans l'histoire que les femmes sont censées se défendre. Elles ne sont pas censées être dépendantes des hommes pour la protection physique.

### **SGGS Cite:**

<<Dans le monde et dans le ciel, je ne vois aucune seconde. Parmi tous les hommes et les femmes, sa lumière brille.>> SGGs Page223.

De la femme naît l'homme ; dans la femme, l'homme est conçu ; à une femme, il est fiancé et marié. La femme devient son ami; par une femme la génération future vient. Quand sa femme meurt, il cherche une autre femme; à la femme il s'attache. Donc, pourquoi on l'appelle mauvaise? De la femme, les rois sont nés. De la femme, les femmes sont nées; sans femmes, il n'y aurait personne du tout. Guru Nanak, SGGs Page 473

**En matière de dot:** <<O mon Dieu, donnez-moi son nom en cadeau de mariage et en dot.>> Shri Guru Ram Das ji, Page 78, line 18 SGGs

## **L'humilité est l'essence même de votre parcours**

L'humilité est un aspect important de Sikhisme. Les sikhs doivent toujours s'incliner devant Dieu. L'humilité ou <Nimrata> en Punjabi sont liés. Nimrata est une vertu qui est vigoureusement promue à Gurbani. La traduction de ce mot punjabi est << bienveillance >> ou << humilité >>.

Il s'agit d'une qualité importante que tous les humains doivent cultiver et qui fait partie intégrante de l'état d'esprit d'un sikh à tout moment. Les quatre autres qualités de l'arsenal sikh sont :

Vérité (Sat),  
Contentement (Santokh),  
Compassion (Daya) et  
Amour (Pyar).

Ces cinq qualités sont essentielles pour un sikh et il est son devoir de méditer et réciter Gurbani pour inculquer ces vertus et en faire une partie de leur personnalité.

### **Ce que Gurbani nous dit :**

<<Le fruit de l'humilité est la paix intuitive et le plaisir. Avec l'humilité, on doit continuer à méditer sur Dieu, le trésor d'excellence. Ce qui est miséricordieusement béni reste imprégné d'humilité.

### **Guru Nanak, le premier Guru de Sikhisme:**

<<En écoutant et croyant avec amour et humilité dans votre esprit, purifiez-vous avec Naam, au sanctuaire sacré au plus profond de moi.>> SGGGS page 4

<<Faites contentement vos boucles d'oreille, humilité votre bol de mendicité, et la méditation les cendres que vous appliquez sur vos corps.>> SGGGS Page 6

## La course vers la spiritualité

Guru Granth Sahib est Guru vivant éternel, une composition poétique de Sikh Gurus, saints hindous et musulmans. La compilation est un don de Dieu à toute l'humanité. La vision de Guru Granth Sahib est celle d'une société fondée sur la justice divine sans oppression d'aucune sorte. Pendant que Granth reconnaît et respecte les écritures de Hindouisme et Islam, cela n'implique pas une réconciliation morale avec l'une ou l'autre de ces religions. Dans Guru Granth Sahib les femmes sont plus respectées avec les rôles égaux comme hommes. Les femmes ont les mêmes âmes comme les hommes et donc possèdent un droit égal de cultiver leur spiritualité avec le choix égal d'atteindre la libération.

Les femmes peuvent participer dans tous les activités religieux, culturels, sociaux et séculiers, y compris la direction de congrégations religieuses. Le sikhisme prône l'égalité, la justice sociale, le service de l'humanité et la tolérance pour les autres religions. Le message essentiel du sikhisme est spirituel dévotion et révérence de Dieu à tout moment tout en pratiquant les idéaux de compassion, honnêteté, humilité et générosité au quotidien. Les trois principes fondamentaux de la religion sikh sont la méditation et le souvenir de Dieu, travailler pour une vie honnête et partager avec les autres.

Félicitations pour avoir fait un effort pour faire ce voyage spirituel pour l'âme. La traduction ne peut jamais être proche de l'original, surtout lorsque Guru Granth Sahib complet est dans la poésie et l'utilisation de métaphores rend la tâche extrêmement difficile. Dans le message Divin, les histoires mythologiques hindous et musulmanes sont souvent utilisées Pralahad, Harnakash, laxmi, Brahma etc. S'il vous plaît ne les lisez pas littéralement mais comprenez leur message sous-jacent. L'accent est mis sur le fait que Dieu est un et avoir l'union avec Lui est le but de la vie humaine. Ce travail a été fait au fil des années par plusieurs bénévoles, pour vous faire parvenir le message divin dans votre langue. Si vous avez des questions, s'il vous plaît N'hésitez pas à envoyer un e-mail à [walnut@gmail.com](mailto:walnut@gmail.com) et nous serions ravis de vous rejoindre sur ce voyage.